

ਬਿਲਾਵਲੁ ਮਹਲਾ ੫ ॥ ਹਰਿ ਭਗਤਾ ਕਾ ਆਸਰਾ ਅਨ ਨਾਹੀ ਠਾਉ ॥ ਤਾਣੁ ਦੀਬਾਣੁ ਪਰਵਾਰ ਧਨੁ
ਪ੍ਰਭ ਤੇਰਾ ਨਾਉ ॥੧॥ ਕਰਿ ਕਿਰਪਾ ਪ੍ਰਭਿ ਆਪਣੀ ਅਪਨੇ ਦਾਸ ਰਖਿ ਲੀਏ ॥ ਨਿੰਦਕ ਨਿੰਦਾ ਕਰਿ
ਪਚੇ ਜਮਕਾਲਿ ਗ੍ਰਸੀਏ ॥੧॥ ਰਹਾਉ ॥ ਸੰਤਾ ਏਕੁ ਧਿਆਵਨਾ ਦੂਸਰ ਕੇ ਨਾਹਿ ॥ ਏਕਸੁ ਆਗੈ
ਬੇਨਤੀ ਰਵਿਆ ਸੂਬ ਥਾਇ ॥੨॥ ਕਥਾ ਪੁਰਾਤਨ ਇਉ ਸੁਣੀ ਭਗਤਨ ਕੀ ਬਾਨੀ ॥ ਸਗਲ ਦੁਸਟ
ਖੰਡ ਖੰਡ ਕੀਏ ਜਨ ਲੀਏ ਮਾਨੀ ॥੩॥ ਸਤਿ ਬਚਨ ਨਾਨਕੁ ਕਹੈ ਪਰਗਟ ਸਭ ਮਾਹਿ ॥ ਪ੍ਰਭ ਕੇ
ਸੇਵਕ ਸਰਣਿ ਪ੍ਰਭ ਤਿਨ ਕਉ ਭਉ ਨਾਹਿ ॥੪॥੨੬॥੫੬॥ {ਪੰਨਾ 815}

ਪਦਅਰਥ:- ਅਨ—{ANX} ਹੋਰ। ਠਾਉ—{ÔQwn} ਥਾਂ। ਤਾਣ—ਬਲ। ਦੀਬਾਣ—ਆਸਰਾ। ਪ੍ਰਭ—ਹੇ
ਪ੍ਰਭੂ!11।

ਪ੍ਰਭਿ—ਪ੍ਰਭੂ ਨੇ। ਰਖਿ ਲੀਏ—ਰੱਖਿਆ ਕੀਤੀ। ਪਚੇ—{Èlu—} ਸੜਦੇ ਰਹੇ। ਜਮ ਕਾਲਿ—ਜਮ ਕਾਲ ਨੇ,
ਆਤਮਕ ਮੌਤ ਨੇ। ਗ੍ਰਸੀਏ—ਗ੍ਰਸੀ ਰੱਖੇ, ਹੜੱਪ ਕੀਤੀ ਰੱਖੇ।11। ਰਹਾਉ।

ਕੇ—ਕੋਈ। ਰਵਿਆ—ਵਿਆਪਕ ਹੈ। ਸੂਬ—{svL} ਸਰਬ, ਸਾਰੇ। ਥਾਇ—ਥਾਂ ਵਿਚ।2।

ਭਗਤਨ ਕੀ ਬਾਨੀ—ਭਗਤਾਂ ਦੇ ਬਚਨਾਂ ਦੀ ਰਾਹੀਂ, ਭਗਤਾਂ ਦੀ ਜ਼ਬਾਨੀ। ਸਗਲ—ਸਾਰੇ। ਖੰਡ ਖੰਡ—ਟੋਟੇ ਟੋਟੇ।
ਲੀਏ ਮਾਨੀ—ਮੰਨ ਲਏ, ਆਦਰ ਦਿੱਤਾ।3।

ਸਤਿ—ਅਟੱਲ। ਪਰਗਟ—ਪ੍ਰਤੱਖ ਤੌਰ ਤੇ।4।

ਅਰਥ:- ਹੇ ਭਾਈ! ਪਰਮਾਤਮਾ ਨੇ ਮੇਹਰ ਕਰ ਕੇ ਆਪਣੇ ਸੇਵਕਾਂ ਦੀ ਸਦਾ ਹੀ ਆਪ ਰੱਖਿਆ ਕੀਤੀ ਹੈ। ਨਿੰਦਕ
(ਸੇਵਕਾਂ ਦੀ) ਨਿੰਦਾ ਕਰ ਕਰ ਕੇ (ਸਦਾ) ਸੜਦੇ-ਭੁੱਜਦੇ ਰਹੇ, ਉਹਨਾਂ ਨੂੰ (ਸਗੋਂ) ਆਤਮਕ ਮੌਤ ਨੇ ਹੜੱਪ ਕੀਤੀ
ਰੱਖਿਆ।11। ਰਹਾਉ।

ਹੇ ਹਰੀ! (ਤੂੰ ਆਪਣੇ ਭਗਤਾਂ ਦੀ ਰਾਖੀ ਕੀਤੀ ਹੈ, ਕਿਉਂਕਿ) ਤੇਰੇ ਭਗਤਾਂ ਨੂੰ ਤੇਰਾ ਹੀ ਆਸਰਾ ਰਹਿੰਦਾ ਹੈ,
(ਉਹਨਾਂ ਨੂੰ ਸਹਾਇਤਾ ਵਾਸਤੇ) ਹੋਰ ਕੋਈ ਥਾਂ ਨਹੀਂ ਸੁੱਝਦਾ। ਹੇ ਪ੍ਰਭੂ! ਤੇਰਾ ਨਾਮ ਹੀ (ਤੇਰੇ ਭਗਤਾਂ ਵਾਸਤੇ) ਤਾਣ
ਹੈ, ਸਹਾਰਾ ਹੈ, ਪਰਵਾਰ ਹੈ ਅਤੇ ਧਨ ਹੈ।1।

(ਹੇ ਭਾਈ! ਪ੍ਰਭੂ ਆਪਣੇ ਸੰਤ ਜਨਾਂ ਦੀ ਸਦਾ ਰਾਖੀ ਕਰਦਾ ਹੈ, ਕਿਉਂਕਿ) ਸੰਤ ਜਨ ਸਦਾ ਇਕ ਪ੍ਰਭੂ ਦਾ ਹੀ
ਧਿਆਨ ਧਰਦੇ ਹਨ, ਕਿਸੇ ਹੋਰ ਦਾ ਨਹੀਂ। ਜੇਹੜਾ ਪ੍ਰਭੂ ਸਭ ਥਾਵਾਂ ਵਿਚ ਵਿਆਪਕ ਹੈ, ਸੰਤ ਜਨ ਸਿਰਫ ਉਸ ਦੇ
ਦਰ ਤੇ ਹੀ ਅਰਜ਼ੋਈ ਕਰਦੇ ਹਨ।2।

ਹੇ ਭਾਈ! ਭਗਤ ਜਨਾਂ ਦੀ ਆਪਣੀ ਬਾਣੀ ਦੀ ਰਾਹੀਂ ਹੀ ਪੁਰਾਣੇ ਸਮੇਂ ਦੀ ਹੀ ਕਥਾ ਇਉਂ ਸੁਣੀ ਜਾ ਰਹੀ ਹੈ, ਕਿ
ਪਰਮਾਤਮਾ ਨੇ (ਹਰ ਸਮੇਂ) ਆਪਣੇ ਸੇਵਕਾਂ ਦਾ ਆਦਰ ਕੀਤਾ, ਅਤੇ (ਉਹਨਾਂ ਦੇ) ਸਾਰੇ ਵੈਰੀਆਂ ਨੂੰ ਟੋਟੇ ਟੋਟੇ ਕਰ
ਦਿੱਤਾ।3।

ਹੇ ਭਾਈ! ਨਾਨਕ ਆਖਦਾ ਹੈ—ਇਹ ਬਚਨ ਸਾਰੀ ਸ੍ਰਿਸ਼ਟੀ ਵਿਚ ਹੀ ਪ੍ਰਤੱਖ ਤੌਰ ਤੇ ਅਟੱਲ ਹਨ ਕਿ ਪ੍ਰਭੂ ਦੇ ਸੇਵਕ
ਪ੍ਰਭੂ ਦੀ ਸਰਨ ਪਏ ਰਹਿੰਦੇ ਹਨ, (ਇਸ ਵਾਸਤੇ) ਉਹਨਾਂ ਨੂੰ ਕੋਈ ਡਰ ਪੋਹ ਨਹੀਂ ਸਕਦਾ।4। 26। 56।